

Meeting between External Affairs Minister and Vice President and Minister of Foreign Affairs of Colombia

October 02, 2021

ਕੋਲੰਬੀਆਈ ਵਿਦੇਸ਼ ਮੰਤਰੀ ਅਤੇ ਉਪ ਰਾਸ਼ਟਰਪਤੀ ਅਤੇ ਵਿਦੇਸ਼ ਮੰਤਰੀ ਵਿਚਕਾਰ ਮੁਲਾਕਾਤ 2 ਅਕਤੂਬਰ, 2021

ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕੋਲੰਬੀਆਈ ਉਪ ਰਾਸ਼ਟਰਪਤੀ ਅਤੇ ਵਿਦੇਸ਼ ਮੰਤਰੀ ਮਹਾਮਹਿਮ ਸ਼੍ਰੀਮਤੀ ਮਾਰਟਾ ਲੂਸੀਆ ਰਾਮਿਰੇਜ਼ ਨਾਲ 2 ਅਕਤੂਬਰ ਨੂੰ ਦੁਵੱਲੀ ਗੱਲਬਾਤ ਕੀਤੀ। ਸ਼੍ਰੀਮਤੀ ਰਾਮਿਰੇਜ਼ 1-3 ਅਕਤੂਬਰ 2021 ਤੱਕ 48 ਸੈਬਰੀ ਸਿਹਤ ਅਤੇ ਵਿਗਿਆਨ ਅਤੇ ਤਕਨਾਲੋਜੀ ਵਫਦ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਦੇ ਨਾਲ ਸਿਹਤ ਅਤੇ ਸਮਾਜਿਕ ਸੁਰੱਖਿਆ ਮੰਤਰੀ ਲੁਈ ਫਰਨੈਂਡੋ ਰੁਇਜ਼, ਸਰਕਾਰੀ ਅਧਿਕਾਰੀ, ਕਾਰੋਬਾਰੀ ਅਤੇ ਸਿੱਖਿਅਕ ਨੁਮਾਇੰਦੇ ਵੀ ਸਨ। ਵਿਦੇਸ਼ ਮੰਤਰੀ ਨੇ ਇਸ ਤੋਂ ਪਹਿਲਾਂ 25 ਸਤੰਬਰ, 2021 ਨੂੰ UNGA-76 ਦੌਰਾਨ ਸ਼੍ਰੀਮਤੀ ਰਾਮਿਰੇਜ਼ ਨਾਲ ਮੁਲਾਕਾਤ ਕੀਤੀ ਸੀ।

2. ਆਗੂਆਂ ਨੇ ਸਿਹਤ, ਫਾਰਮਾਸਿਉਟਿਕਲਸ, ਬਾਇਓਟੈਕਨਾਲੋਜੀ ਅਤੇ ਪੁਲਾੜ ਵਰਗੇ ਖੇਤਰਾਂ 'ਤੇ ਵਿਆਪਕ ਗੱਲਬਾਤ ਕੀਤੀ। ਮੀਟਿੰਗ ਦੌਰਾਨ ਆਪਸੀ ਹਿੱਤਾਂ ਦੇ ਖੇਤਰੀ ਅਤੇ ਆਲਮੀ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ। ਵਿਦੇਸ਼ ਮੰਤਰੀ ਨੇ ਸੰਯੁਕਤ ਰਾਸ਼ਟਰ ਅੰਦਰ ਸੁਧਾਰਾਂ ਦੇ ਸਬੰਧ ਵਿੱਚ ਭਾਰਤ ਦੀਆਂ ਤਰਜੀਹਾਂ 'ਤੇ ਜ਼ੋਰ ਦਿੱਤਾ ਤੇ ਆਗੂਆਂ ਨੇ ਬਹੁਪੱਖੀ ਮੰਚਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਸਹਿਮਤੀ ਪ੍ਰਗਟਾਈ।

3. COVID -19 ਮਹਾਂਮਾਰੀ ਕਾਰਨ ਅੜਚਣਾਂ ਹੋਣ ਦੇ ਬਾਵਜੂਦ ਭਾਰਤ ਅਤੇ ਕੋਲੰਬੀਆ ਦੇ ਦੁਵੱਲੇ ਵਪਾਰ ਵਿੱਚ ਲਗਾਤਾਰ ਵਾਧਾ ਹੋਇਆ ਹੈ ਜੋ 2020-21 ਦੌਰਾਨ 2.27 ਅਰਬ ਡਾਲਰ ਦਾ ਰਿਹਾ। ਦੋਵੇਂ ਧਿਰਾਂ ਨੇ ਉਰਜਾ, ਆਈਟੀ, ਫਾਰਮਾਸਿਉਟਿਕਲਸ ਅਤੇ ਆਟੋਮੋਬਾਈਲ ਖੇਤਰਾਂ ਵਿੱਚ ਵਪਾਰ ਅਤੇ ਨਿਵੇਸ਼ ਨੂੰ ਅੱਗੇ ਵਧਾਉਣ ਲਈ ਮਿਲਕੇ ਕੰਮ ਕਰਨ ਉੱਤੇ ਸਹਿਮਤੀ ਦਿੱਤੀ।

4. ਦੋਹਾਂ ਆਗੂਆਂ ਦੀ ਮੌਜੂਦਗੀ ਵਿੱਚ ਬਾਇਓਟੈਕਨਾਲੋਜੀ ਅਤੇ ਮੈਡੀਕਲ ਖੋਜ ਦੇ ਖੇਤਰਾਂ ਵਿੱਚ ਸਹਿਯੋਗ ਲਈ ਦੋ ਇਰਾਦਾ ਪੱਤਰਾਂ 'ਤੇ ਦਸਤਖਤ ਹੋਏ। ਇਨ੍ਹਾਂ 'ਤੇ ਬਾਇਓਟੈਕਨਾਲੋਜੀ ਵਿਭਾਗ ਅਤੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਨੇ ਆਪਣੇ ਕੋਲੰਬੀਆਈ ਹਮਰੁਤਬਾਵਾਂ ਨਾਲ ਹਸਤਾਖਰ ਕੀਤੇ।

5. ਉਪ ਰਾਸ਼ਟਰਪਤੀ ਰੈਮਿਰੇਜ਼ ਦੇ ਆਉਣ ਤੋਂ ਪਹਿਲਾਂ ਸਿਹਤ ਅਤੇ ਸਮਾਜਿਕ ਸੁਰੱਖਿਆ ਮੰਤਰੀ ਲੁਈ ਫਰਨੈਂਡੋ ਰੁਇਜ਼ ਨੇ ਟੀਕਿਆਂ ਅਤੇ ਫਾਰਮਾਸਿਉਟਿਕਲ ਉਤਪਾਦਾਂ ਦੇ ਵਿਕਾਸ ਵਿੱਚ ਸਹਿ-ਉਤਪਾਦਨ ਅਤੇ ਟੈਕਨਾਲੋਜੀ ਟ੍ਰਾਂਸਫਰ ਦੇ ਮੰਤਵ ਨਾਲ ਇਨ੍ਹਾਂ ਸ਼ਹਿਰਾਂ ਵਿੱਚ ਉੱਤਮਤਾ ਕੇਂਦਰਾਂ ਫਾਰਮਾਸਿਉਟਿਕਲ ਕੰਪਨੀਆਂ ਦਾ ਦੌਰਾ ਕੀਤਾ।

ਉਨ੍ਹਾਂ ਨੇ ਇਸਰੋ ਦੀਆਂ ਸਹੂਲਤਾਂ ਦਾ ਵੀ ਦੌਰਾ ਕੀਤਾ ਅਤੇ ਨਿਊ ਸਪੇਸ ਇੰਡੀਆ ਲਿਮਿਟੇਡ (NSIL) ਅਤੇ ਹਿਊਮਨ ਸਪੇਸ ਫਲਾਈਟ ਸੈਂਟਰ (HSFC) ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ।

6. ਮੀਟਿੰਗ ਦੌਰਾਨ ਦੋਵਾਂ ਧਿਰਾਂ ਨੇ ਉੱਚ ਪੱਧਰੀ ਗੱਲਬਾਤ ਵਿੱਚ ਹਾਲ ਵਿੱਚ ਆਈ ਰਫਤਾਰ ਦਾ ਸਵਾਗਤ ਕੀਤਾ ਅਤੇ ਆਪਸੀ ਲਾਭ ਲਈ ਪਛਾਣੇ ਗਏ ਖੇਤਰਾਂ ਵਿੱਚ ਆਪਣਾ ਸਹਿਯੋਗ ਵਧਾਉਣ 'ਤੇ ਸਹਿਮਤੀ ਦਿੱਤੀ।

ਨਵੀਂ ਦਿੱਲੀ

2 ਅਕਤੂਬਰ, 2021

DISCLAIMER: This is an approximate translation. The original is available in English on MEA's website and may be referred to as the official press release.